

ਚੌਪਈ ਸਾਹਿਬ

ੴ ਸ੍ਰੀ ਵਾਹਿਗੁਰੂ ਜੀ ਕੀ ਫਤਹ ॥
ਪਾਤਸਾਹੀ ੧੦ ॥
ਕਬਜੋ ਬਾਚ ਬੇਨਤੀ ॥
ਚੌਪਈ ॥

ਹਮਰੀ ਕਰੋ ਹਾਥ ਦੈ ਰੱਛਾ ॥ ਪੂਰਨ ਹੋਇ ਚਿਤ ਕੀ ਇੱਛਾ ॥ ਤਵ ਚਰਨਨ ਮਨ
ਰਹੈ ਹਮਾਰਾ ॥ ਅਪਨਾ ਜਾਨ ਕਰੋ ਪ੍ਰਤਿਪਾਰਾ ॥ ੧ ॥ ਹਮਰੇ ਦੁਸਟ ਸਭੈ ਤੁਮ
ਘਾਵਹੁ ॥ ਆਪੁ ਹਾਥ ਦੈ ਮੋਹਿ ਬਚਾਵਹੁ ॥ ਸੁਖੀ ਬਸੈ ਮੋਰੋ ਪਰਿਵਾਰਾ ॥ ਸੇਵਕ

ਸਿਖਜ ਸਭੈ ਕਰਤਾਰਾ ॥ ੨ ॥ ਮੋ ਰੱਛਾ ਨਿਜੁ ਕਰ ਦੈ ਕਰਿਯੈ ॥ ਸਭ ਬੈਰਨ ਕੰ
 ਆਜ ਸੰਘਰਿਯੈ ॥ ਪੂਰਨ ਹੋਇ ਹਮਾਰੀ ਆਸਾ ॥ ਤੋਰਿ ਭਜਨ ਕੀ ਰਹੈ ਪਯਾਸਾ ॥
 ੩ ॥ ਤੁਮਹਿ ਛਾਡਿ ਕੋਈ ਅਵਰ ਨ ਧਯਾਉਂ ॥ ਜੋ ਬਰ ਚਾਹੌਂ ਸੁ ਤੁਮ ਤੇ ਪਾਉਂ ॥
 ਸੇਵਕ ਸਿੱਖਜ ਹਮਾਰੇ ਤਾਰੀਅਹਿ ॥ ਚੁਨਿ ਚੁਨਿ ਸਤ੍ਰੁ ਹਮਾਰੇ ਮਾਰੀਅਹਿ ॥ ੪ ॥
 ਆਪੁ ਹਾਥ ਦੈ ਮੁਝੈ ਉਬਰਿਯੈ ॥ ਮਰਨ ਕਾਲ ਕਾ ਤ੍ਰਾਸ ਨਿਵਰਿਯੈ ॥ ਹੂਜੋ ਸਦਾ
 ਹਮਾਰੇ ਪੱਛਾ ॥ ਸ੍ਰੀ ਅਸਿਧੁਜ ਜੁ ਕਰਿਯਹੁ ਰੱਛਾ ॥ ੫ ॥ ਰਾਖਿ ਲੇਹੁ ਮੁਹਿ
 ਰਾਖਨਹਾਰੇ ॥ ਸਾਹਿਬ ਸੰਤ ਸਹਾਇ ਪਯਾਰੇ ॥ ਦੀਨ ਬੰਧੁ ਦੁਸਟਨ ਕੇ ਹੰਤਾ ॥
 ਤੁਮ ਹੋ ਪੁਰੀ ਚਤੁਰਦਸ ਕੰਤਾ ॥ ੬ ॥ ਕਾਲ ਪਾਇ ਬ੍ਰਹਮਾ ਬਪੁ ਧਰਾ ॥ ਕਾਲ
 ਪਾਇ ਸਿਵਜੂ ਅਵਤਰਾ ॥ ਕਾਲ ਪਾਇ ਕਰਿ ਬਿਸਨ ਪ੍ਰਕਾਸਾ ॥ ਸਕਲ ਕਾਲ
 ਕਾ ਕੀਆ ਤਮਾਸਾ ॥ ੭ ॥ ਜਵਨ ਕਾਲ ਜੋਗੀ ਸਿਵ ਕੀਓ ॥ ਬੇਦ ਰਾਜ ਬ੍ਰਹਮਾ

ਜੂ ਥੀਓ ॥ ਜਵਨ ਕਾਲ ਸਭ ਲੋਕ ਸਵਾਰਾ ॥ ਨਮਸਕਾਰ ਹੈ ਤਾਹਿ
 ਹਮਾਰਾ ॥ ੮ ॥ ਜਵਨ ਕਾਲ ਸਭ ਜਗਤ ਬਨਾਯੋ ॥ ਦੇਵ ਦੈਤ ਜੱਛਨ
 ਉਪਜਾਯੋ ॥ ਆਦਿ ਅੰਤਿ ਏਕੈ ਅਵਤਾਰਾ ॥ ਸੋਈ ਗੁਰੂ ਸਮਝਿਯਹੁ
 ਹਮਾਰਾ ॥ ੯ ॥ ਨਮਸਕਾਰ ਤਿਸਹੀ ਕੋ ਹਮਾਰੀ ॥ ਸਕਲ ਪ੍ਰਜਾ ਜਿਨ ਆਪ
 ਸਵਾਰੀ ॥ ਸਿਵਕਨ ਕੋ ਸਵਗੁਨ ਸੁਖ ਦੀਓ ॥ ਸੱਤ੍ਰੁਨ ਕੋ ਪਲ ਮੋ ਬਧ
 ਕੀਓ ॥ ੧੦ ॥ ਘਟ ਘਟ ਕੇ ਅੰਤਰ ਕੀ ਜਾਨਤ ॥ ਭਲੇ ਬੁਰੇ ਕੀ ਪੀਰ
 ਪਛਾਨਤ ॥ ਚੀਟੀ ਤੇ ਕੁੰਚਰ ਅਸਥੂਲਾ ॥ ਸਭ ਪਰ ਕ੍ਰਿਪਾ ਦ੍ਰਿਸਟਿ ਕਰਿ ਫੂਲਾ ॥
 ੧੧ ॥ ਸੰਤਨ ਦੁਖ ਪਾਏ ਤੇ ਦੁਖੀ ॥ ਸੁਖ ਪਾਏ ਸਾਧਨ ਕੇ ਸੁਖੀ ॥ ਏਕ ਏਕ ਕੀ
 ਪੀਰ ਪਛਾਨੈ ॥ ਘਟ ਘਟ ਕੇ ਪਟ ਪਟ ਕੀ ਜਾਨੈ ॥ ੧੨ ॥ ਜਬ ਉਦਕਰਖ ਕਰਾ
 ਕਰਤਾਰਾ ॥ ਪ੍ਰਜਾ ਧਰਤ ਤਬ ਦੇਹ ਅਪਾਰਾ ॥ ਜਬ ਆਕਰਖ ਕਰਤ ਹੋ ਕਬਹੂੰ ॥

ਤੁਮ ਮੈਂ ਮਿਲਤ ਦੇਹ ਧਰ ਸਭਹੂੰ ॥ ੧੩ ॥ ਜੇਤੇ ਬਦਨ ਸ੍ਰਿਸਟਿ ਸਭ ਧਾਰੈ ॥ ਆਪੁ
 ਆਪਨੀ ਬੁਝਿ ਉਚਾਰੈ ॥ ਤੁਮ ਸਭ ਹੀ ਤੇ ਰਹਤ ਨਿਰਾਲਮ ॥ ਜਾਨਤ ਬੇਦ ਭੇਦ
 ਅਰੁ ਆਲਮ ॥ ੧੪ ॥ ਨਿਰੰਕਾਰ ਨਿਬਿਕਾਰ ਨਿਲੰਭ ॥ ਆਦਿ ਅਨੀਲ ਅਨਾਦਿ
 ਅਸੰਭ ॥ ਤਾ ਕਾ ਮੂੜੁ ਉਚਾਰਤ ਭੇਦਾ ॥ ਜਾ ਕੋ ਭੇਵ ਨ ਪਾਵਤ ਬੇਦਾ ॥ ੧੫ ॥
 ਤਾ ਕੋ ਕਰਿ ਪਾਹਨ ਅਨੁਮਾਨਤ ॥ ਮਹਾ ਮੂੜੁ ਕਛੁ ਭੇਦ ਨ ਜਾਨਤ ॥ ਮਹਾਂਦੇਵ
 ਕੋ ਕਹਤ ਸਦਾ ਸਿਵ ॥ ਨਿਰੰਕਾਰ ਕਾ ਚੀਨਤ ਨਹਿ ਭਿਵ ॥ ੧੬ ॥ ਆਪੁ
 ਆਪੁਨੀ ਬੁਧਿ ਹੈ ਜੇਤੀ ॥ ਬਰਨਤ ਭਿੰਨ ਭਿੰਨ ਤੁਹਿ ਤੇਤੀ ॥ ਤੁਮਰਾ ਲਖਾ ਨ
 ਜਾਇ ਪਸਾਰਾ ॥ ਕਿਹ ਬਿਧਿ ਸਜਾ ਪ੍ਰਥਮ ਸੰਸਾਰਾ ॥ ੧੭ ॥ ਏਕੈ ਰੂਪ ਅਨੂਪ
 ਸਰੂਪਾ ॥ ਰੰਕ ਭਯੋ ਰਾਵ ਕਹੀ ਭੂਪਾ ॥ ਅੰਡਜ ਜੇਰਜ ਸੇਤਜ ਕੀਨੀ ॥ ਉਤਭੁਜ
 ਖਾਨਿ ਬਹੁਰਿ ਰਚਿ ਦੀਨੀ ॥ ੧੮ ॥ ਕਹੂੰ ਫੂਲਿ ਰਾਜਾ ਹੈ ਬੈਠਾ ॥ ਕਹੂੰ ਸਿਮਟਿ

ਭਯੋ ਸੰਕਰ ਇਕੈਠਾ ॥ ਸਿਗਰੀ ਸ੍ਰਿਸਟਿ ਦਿਖਾਇ ਅਚੰਭਵ ॥ ਆਦਿ ਜੁਗਾਦਿ
 ਸਰੂਪ ਸੁਯੰਭਵ ॥ ੧੯ ॥ ਅਬ ਰੱਛਾ ਮੇਰੀ ਤੁਮ ਕਰੋ ॥ ਸਿੱਖਯ ਉਬਾਰਿ ਅਸਿੱਖਯ
 ਸੰਘਰੋ ॥ ਦੁਸਟ ਜਿਤੇ ਉਠਵਤ ਉਤਪਾਤਾ ॥ ਸਕਲ ਮਲੇਛ ਕਰੋ ਰਣ ਘਾਤਾ ॥
 ੨੦ ॥ ਜੇ ਅਸਿਧੁਜ ਤਵ ਸਰਨੀ ਪਰੇ ॥ ਤਿਨ ਕੇ ਦੁਸਟ ਦੁਖਿਤ ਹੂੈ ਮਰੇ ॥ ਪੁਰਖ
 ਜਵਨ ਪਗ ਪਰੇ ਤਿਹਾਰੇ ॥ ਤਿਨ ਕੇ ਤੁਮ ਸੰਕਟ ਸਭ ਟਾਰੇ ॥ ੨੧ ॥ ਜੋ ਕਲਿ ਕੋ
 ਇਕ ਬਾਰ ਧਿਐਹੈ ॥ ਤਾ ਕੇ ਕਾਲ ਨਿਕਟਿ ਨਹਿ ਐਹੈ ॥ ਰੱਛਾ ਹੋਇ ਤਾਹਿ ਸਭ
 ਕਾਲਾ ॥ ਦੁਸਟ ਅਰਿਸਟ ਟਰੈਂ ਤਤਕਾਲਾ ॥ ੨੨ ॥ ਕ੍ਰਿਪਾ ਦ੍ਰਿਸਟਿ ਤਨ ਜਾਹਿ
 ਨਿਹਰਿਹੋ ॥ ਤਾ ਕੇ ਤਾਪ ਤਨਕ ਮਹਿ ਹਰਿਹੋ ॥ ਰਿੱਧਿ ਸਿੱਧਿ ਘਰ ਮੋ ਸਭ ਹੋਈ ॥
 ਦੁਸਟ ਛਾਹ ਛੂੈ ਸਕੈ ਨ ਕੋਈ ॥ ੨੩ ॥ ਏਕ ਬਾਰ ਜਿਨ ਤੁਮੈ ਸੰਭਾਰਾ ॥ ਕਾਲ
 ਫਾਸ ਤੇ ਤਾਹਿ ਉਬਾਰਾ ॥ ਜਿਨ ਨਰ ਨਾਮ ਤਿਹਾਰੋ ਕਹਾ ॥ ਦਾਰਿਦ ਦੁਸਟ ਦੋਖ

ਤੇ ਰਹਾ ॥ ੨੪ ॥ **ਖੜਗਕੇਤ** ਮੈ ਸਰਣਿ ਤਿਹਾਰੀ ॥ ਆਪੁ ਹਾਥ **ਦੈ** ਲੇਹੁ
 ਉਬਾਰੀ ॥ ਸਰਬ **ਠੌਰ** ਮੋ ਹੋਹੁ ਸਹਾਈ ॥ ਦੁਸਟ ਦੋਖ **ਤੇ** ਲੇਹੁ ਬਚਾਈ ॥ ੨੫ ॥
 ਕ੍ਰਿਪਾ **ਕਰੀ** ਹਮ ਪਰ ਜਗ ਮਾਤਾ ॥ ਗੰਥ ਕਰਾ **ਪੂਰਨ** ਸੁਭ ਰਾਤਾ ॥ ਕਿਲਬਿਖ
 ਸਕਲ ਦੇਹ **ਕੋ** ਹਰਤਾ ॥ ਦੁਸਟ ਦੋਖਿਯਨ **ਕੋ** ਛੈ ਕਰਤਾ ॥ ੨੬ ॥ ਸ੍ਰੀ **ਅਸਿਧੁਜ**
 ਜਬ ਭਏ ਦਇਆਲਾ ॥ ਪੂਰਨ ਕਰਾ **ਗੰਥ** ਤਤਕਾਲਾ ॥ ਮਨ ਬਾਂਛਤ **ਫਲ** ਪਾਵੈ
 ਸੋਈ ॥ ਦੂਖ ਨ **ਤਿਸੈ** ਬਿਆਪਤ ਕੋਈ ॥ ੨੭ ॥

ਅੜਿੱਲ ॥

ਸੁਨੈ ਗੁੰਗ ਜੋ **ਯਾਹਿ** ਸੁ ਰਸਨਾ ਪਾਵਈ ॥ ਸੁਨੈ ਮੂੜ ਚਿਤ **ਲਾਇ** ਚਤੁਰਤਾ
 ਆਵਈ ॥ ਦੂਖ ਦਰਦ **ਭੌ** ਨਿਕਟ **ਨ** ਤਿਨ ਨਰ ਕੇ ਰਹੈ ॥ ਹੋ **ਜੋ** ਯਾਕੀ ਏਕ **ਬਾਰ**

ਚੌਪਈ ਕੋ ਕਹੈ ॥ ੨੮ ॥

ਚੌਪਈ ॥

ਸੰਬਤ ਸੱਤ੍ਰ ਸਹਸ ਭਣਿੱਜੈ ॥ ਅਰਧ ਸਹਸ ਫੁਨਿ ਤੀਨਿ ਕਹਿੱਜੈ ॥ ਭਾਦ੍ਰਵ
ਸੁਦੀ ਅਸਟਮੀ ਰਵਿਵਾਰਾ ॥ ਤੀਰ ਸਤੁੱਦ੍ਰਵ ਗੰਥ ਸੁਧਾਰਾ ॥ ੨੯ ॥

(ਦਸਮ ੧੩੮੬-੮੮)

ਸੁੰਯਾ ॥

ਪਾਂਇ ਗਹੇ ਜਬ ਤੇ ਤੁਮਰੇ ਤਬ ਤੇ ਕੋਊ ਆਂਖ ਤਰੇ ਨਹੀ ਆਨਯੋ ॥ ਰਾਮ ਰਹੀਮ
ਪੁਰਾਨ ਕੁਰਾਨ ਅਨੇਕ ਕਹੈਂ ਮਤ ਏਕ ਨ ਮਾਨਯੋ ॥ ਸਿੰਮਿਤਿ ਸਾਸਤ੍ਰ ਬੇਦ ਸਭੈ

ਬਹੁ ਭੇਦ ਕਹੈਂ ਹਮ ਏਕ ਨ ਜਾਨਯੋ ॥ ਸ੍ਰੀ ਅਸਿਪਾਨ ਕ੍ਰਿਪਾ ਤੁਮਰੀ ਕਰਿ ਮੈ ਨ
ਕਹਯੋ ਸਭ ਤੋਹਿ ਬਖਾਨਯੋ ॥ ੧ ॥

ਦੋਹਰਾ ॥

ਸਗਲ ਦੁਆਰ ਕਉ ਛਾਡਿ ਕੈ ਗਹਿਓ ਤੁਹਾਰੋ ਦੁਆਰ ॥ ਬਾਂਹਿ ਗਹੇ ਕੀ ਲਾਜ
ਅਸ ਗੋਬਿੰਦ ਦਾਸ ਤੁਹਾਰ ॥ ੨ ॥

(ਦਸਮ ੨੫੪)